

ਬਿਲਾਵਲੁ ਮਹਲਾ ੫ ॥

Bilaaval, Fifth Mehl:

ਗੁਰੁ ਪੂਰਾ ਆਰਾਧਿਆ ਹੋਏ ਕਿਰਪਾਲ ॥

I worship the Perfect Guru in adoration; He has become merciful to me.

ਮਾਰਗੁ ਸੰਤਿ ਬਤਾਇਆ ਤੂਟੇ ਜਮ ਜਾਲ ॥੧॥

The Saint has shown me the Way, and the noose of Death has been cut away. ||1||

ਦੁਖ ਭੂਖ ਸੰਸਾ ਮਿਟਿਆ ਗਾਵਤ ਪ੍ਰਭ ਨਾਮ ॥

Pain, hunger and scepticism have been dispelled, singing the Name of God.

ਸਹਜ ਸੁਖ ਆਨੰਦ ਰਸ ਪੂਰਨ ਸਭਿ ਕਾਮ ॥੧॥ ਰਹਾਉ ॥

I am blessed with celestial peace, poise, bliss and pleasure, and all my affairs have been perfectly resolved. ||1||Pause||

ਜਲਨਿ ਬੁਝੀ ਸੀਤਲ ਭਏ ਰਾਖੇ ਪ੍ਰਭਿ ਆਪ ॥

The fire of desire has been quenched, and I am cooled and soothed; God Himself saved me.

ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪ ॥੨॥੧੧॥੨੫॥

Nanak has entered the Sanctuary of God; His glorious radiance is so great!  
||2||11||75||